

 Print Page

Sri Guru Granth Sahib

Displaying 506 of

ਹਰਿ ਨਾਮੁ ਹਿਰਦੈ ਪਵਿਤ੍ਰੁ ਪਾਵਨੁ ਇਹੁ ਸਰੀਰੁ ਤਉ ਸਰਣੀ ॥੭॥

Har Naam Hiradhai Pavithra Paavan Eihu Sareer Tho Saranee ||7||

The Name of the Lord, the most pure and sacred, is within my heart; this body is Your Sanctuary, Lord. ||7||

ਗੁਜਰੀ ਅਸਟ (੧) (੫) ੭:੨ - ਗੁਰੂ ਗ੍ਰੰਥ ਸਾਹਿਬ: ਅੰਗ ੫੦੬ ਪੰ. ੧

Raag Goojree Guru Nanak Dev

ਲਬ ਲੋਭ ਲਹਰਿ ਨਿਵਾਰਣੰ ਹਰਿ ਨਾਮ ਰਾਸਿ ਮਨੰ ॥

Lab Lobh Lehar Nivaaranan Har Naam Raas Manan ||

The waves of greed and avarice are subdued, by treasuring the Lord's Name in the mind.

ਗੁਜਰੀ ਅਸਟ (੧) (੫) ੮:੧ - ਗੁਰੂ ਗ੍ਰੰਥ ਸਾਹਿਬ: ਅੰਗ ੫੦੬ ਪੰ. ੧

Raag Goojree Guru Nanak Dev

ਮਨੁ ਮਾਰਿ ਤੁਹੀ ਨਿਰੰਜਨਾ ਕਹੁ ਨਾਨਕਾ ਸਰਨੰ ॥੮॥੧॥੫॥

Man Maar Thuhee Niranjanaa Kahu Naanakaa Saranan ||8||1||5||

Subdue my mind, O Pure Immaculate Lord; says Nanak, I have entered Your Sanctuary. ||8||1||5||

ਗੁਜਰੀ ਅਸਟ (੧) (੫) ੮:੨ - ਗੁਰੂ ਗ੍ਰੰਥ ਸਾਹਿਬ: ਅੰਗ ੫੦੬ ਪੰ. ੨

Raag Goojree Guru Nanak Dev

ਗੁਜਰੀ ਮਹਲਾ ੩ ਘਰੁ ੧

Goojaree Mehalaa 3 Ghar 1

Goojaree, Third Mehl, First House:

ਗੁਜਰੀ ਅਸਟ (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੫੦੬

ੴ ਸਤਿਗੁਰ ਪ੍ਰਸਾਦਿ ॥

Ik Oankaar Sathigur Prasaadh ||

One Universal Creator God. By The Grace Of The True Guru:

ਗੁਜਰੀ ਅਸਟ (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੫੦੬

ਨਿਰਤਿ ਕਰੀ ਇਹੁ ਮਨੁ ਨਚਾਈ ॥

Nirath Karee Eihu Man Nachaaee ||

I dance, and make this mind dance as well.

ਗੁਜਰੀ ਅਸਟ (੩) (੧) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੫੦੬ ਪੰ. ੪

Raag Goojree Guru Amar Das

ਗੁਰ ਪਰਸਾਦੀ ਆਪੁ ਗਵਾਈ ॥

Gur Parasaadhee Aap Gavaaee ॥

By Guru's Grace, I eliminate my self-conceit.

ਗੁਜਰੀ ਅਸਟ (੩) (੧) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੫੦੬ ਪੰ. ੪

Raag Goojree Guru Amar Das

ਚਿਤੁ ਥਿਰੁ ਰਾਖੈ ਸੋ ਮੁਕਤਿ ਹੋਵੈ ਜੋ ਇਛੀ ਸੋਈ ਫਲੁ ਪਾਈ ॥੧॥

Chith Thhir Raakhai So Mukath Hovai Jo Eishhee Soee Fal Paaee ॥1॥

One who keeps his consciousness focused on the Lord is liberated; he obtains the fruits of his desires.

॥1॥

ਗੁਜਰੀ ਅਸਟ (੩) (੧) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੫੦੬ ਪੰ. ੪

Raag Goojree Guru Amar Das

ਨਾਚੁ ਰੇ ਮਨੁ ਗੁਰ ਕੈ ਆਗੈ ॥

Naach Rae Man Gur Kai Aagai ॥

So dance, O mind, before your Guru.

ਗੁਜਰੀ ਅਸਟ (੩) (੧) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੫੦੬ ਪੰ. ੫

Raag Goojree Guru Amar Das

ਗੁਰ ਕੈ ਭਾਣੈ ਨਾਚਹਿ ਤਾ ਸੁਖੁ ਪਾਵਹਿ ਅੰਤੇ ਜਮ ਭਉ ਭਾਗੈ ॥ ਰਹਾਉ ॥

Gur Kai Bhaanai Naachehi Thaa Sukh Paavehi Anthae Jam Bho Bhaagai ॥ Rehaao ॥

If you dance according to the Guru's Will, you shall obtain peace, and in the end, the fear of death shall leave you. ॥Pause॥

ਗੁਜਰੀ ਅਸਟ (੩) (੧) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੫੦੬ ਪੰ. ੫

Raag Goojree Guru Amar Das

ਆਪਿ ਨਚਾਏ ਸੋ ਭਗਤੁ ਕਹੀਐ ਆਪਣਾ ਪਿਆਰੁ ਆਪਿ ਲਾਏ ॥

Aap Nachaaee So Bhagath Keheei Aapanaa Piaar Aap Laee ॥

One whom the Lord Himself causes to dance, is called a devotee. He Himself links us to His Love.

ਗੁਜਰੀ ਅਸਟ (੩) (੧) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੫੦੬ ਪੰ. ੬

Raag Goojree Guru Amar Das

ਆਪੇ ਗਾਵੈ ਆਪਿ ਸੁਣਾਵੈ ਇਸੁ ਮਨ ਅੰਧੇ ਕਉ ਮਾਰਗਿ ਪਾਏ ॥੨॥

Aapae Gaavai Aap Sunavai Eis Man Andhae Ko Maarag Paaee ॥2॥

He Himself sings, He Himself listens, and He puts this blind mind on the right path. ॥2॥

ਗੁਜਰੀ ਅਸਟ (੩) (੧) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੫੦੬ ਪੰ. ੬

Raag Goojree Guru Amar Das

ਅਨਦਿਨੁ ਨਾਚੈ ਸਕਤਿ ਨਿਵਾਰੈ ਸਿਵ ਘਰਿ ਨੀਦ ਨ ਹੋਈ ॥

Anadhin Naachai Sakath Nivaarai Siv Ghar Needh N Hoeë ||

One who dances night and day, and banishes Shakti's Maya, enters the House of the Lord Shiva, where there is no sleep.

ਗੁਜਰੀ ਅਸਟ (੩) (੧) ੩:੧ - ਗੁਰੂ ਗ੍ਰੰਥ ਸਾਹਿਬ : ਅੰਗ ੫੦੬ ਪੰ. ੭

Raag Goojree Guru Amar Das

ਸਕਤੀ ਘਰਿ ਜਗਤੁ ਸੂਤਾ ਨਾਚੈ ਟਾਪੈ ਅਵਰੋ ਗਾਵੈ ਮਨਮੁਖਿ ਭਗਤਿ ਨ ਹੋਈ ॥੩॥

Sakathee Ghar Jagath Soothaa Naachai Ttaapai Avaro Gaavai Manamukh Bhagath N Hoeë ||3||

The world is asleep in Maya, the house of Shakti; it dances, jumps and sings in duality. The self-willed manmukh has no devotion. ||3||

ਗੁਜਰੀ ਅਸਟ (੩) (੧) ੩:੨ - ਗੁਰੂ ਗ੍ਰੰਥ ਸਾਹਿਬ : ਅੰਗ ੫੦੬ ਪੰ. ੭

Raag Goojree Guru Amar Das

ਸੁਰਿ ਨਰ ਵਿਰਤਿ ਪਖਿ ਕਰਮੀ ਨਾਚੇ ਮੁਨਿ ਜਨ ਗਿਆਨ ਬੀਚਾਰੀ ॥

Sur Nar Virath Pakh Karamee Naachae Mun Jan Giaan Beechaaree ||

The angels, mortals, renunciates, ritualists, silent sages and beings of spiritual wisdom dance.

ਗੁਜਰੀ ਅਸਟ (੩) (੧) ੪:੧ - ਗੁਰੂ ਗ੍ਰੰਥ ਸਾਹਿਬ : ਅੰਗ ੫੦੬ ਪੰ. ੮

Raag Goojree Guru Amar Das

ਸਿਧ ਸਾਧਿਕ ਲਿਵ ਲਾਗੀ ਨਾਚੇ ਜਿਨ ਗੁਰਮੁਖਿ ਬੁਧਿ ਵੀਚਾਰੀ ॥੪॥

Sidhh Saadhnik Liv Laagee Naachae Jin Guramukh Budhh Veechaaree ||4||

The Siddhas and seekers, lovingly focused on the Lord, dance, as do the Gurmukhs, whose minds dwell in reflective meditation. ||4||

ਗੁਜਰੀ ਅਸਟ (੩) (੧) ੪:੨ - ਗੁਰੂ ਗ੍ਰੰਥ ਸਾਹਿਬ : ਅੰਗ ੫੦੬ ਪੰ. ੯

Raag Goojree Guru Amar Das

ਖੰਡ ਬ੍ਰਹਮੰਡ ਤ੍ਰੈ ਗੁਣ ਨਾਚੇ ਜਿਨ ਲਾਗੀ ਹਰਿ ਲਿਵ ਤੁਮਾਰੀ ॥

Khandd Brahamandd Thrai Gun Naachae Jin Laagee Har Liv Thumaaree ||

The planets and solar systems dance in the three qualities, as do those who bear love for You, Lord.

ਗੁਜਰੀ ਅਸਟ (੩) (੧) ੫:੧ - ਗੁਰੂ ਗ੍ਰੰਥ ਸਾਹਿਬ : ਅੰਗ ੫੦੬ ਪੰ. ੧੦

Raag Goojree Guru Amar Das

ਜੀਅ ਜੰਤ ਸਭੇ ਹੀ ਨਾਚੇ ਨਾਚਹਿ ਖਾਣੀ ਚਾਰੀ ॥੫॥

Jeea Janth Sabhae Hee Naachae Naachehi Khaanee Chaaree ||5||

The beings and creatures all dance, and the four sources of creation dance. ||5||

ਗੁਜਰੀ ਅਸਟ (੩) (੧) ੫:੨ - ਗੁਰੂ ਗ੍ਰੰਥ ਸਾਹਿਬ : ਅੰਗ ੫੦੬ ਪੰ. ੧੦

Raag Goojree Guru Amar Das

ਜੋ ਤੁਧੁ ਭਾਵਹਿ ਸੇਈ ਨਾਚਹਿ ਜਿਨ ਗੁਰਮੁਖਿ ਸਬਦਿ ਲਿਵ ਲਾਏ ॥

Jo Thudhh Bhaavehi Saeëe Naachehi Jin Guramukh Sabadh Liv Laaeëe ||

They alone dance, who are pleasing to You, and who, as Gurmukhs, embrace love for the Word of the Shabad.

ਗੁਜਰੀ ਅਸਟ (੩) (੧) ੬:੧ - ਗੁਰੂ ਗ੍ਰੰਥ ਸਾਹਿਬ : ਅੰਗ ੫੦੬ ਪੰ. ੧੧
Raag Goojree Guru Amar Das

ਸੇ ਭਗਤ ਸੇ ਤਤੁ ਗਿਆਨੀ ਜਿਨ ਕਉ ਹੁਕਮੁ ਮਨਾਏ ॥੬॥

Sae Bhagath Sae Thath Giaanee Jin Ko Hukam Manaeeae ||6||

They are devotees, with the essence of spiritual wisdom, who obey the Hukam of His Command. ||6||

ਗੁਜਰੀ ਅਸਟ (੩) (੧) ੬:੨ - ਗੁਰੂ ਗ੍ਰੰਥ ਸਾਹਿਬ : ਅੰਗ ੫੦੬ ਪੰ. ੧੧
Raag Goojree Guru Amar Das

ਏਹਾ ਭਗਤਿ ਸਚੇ ਸਿਉ ਲਿਵ ਲਾਗੈ ਬਿਨੁ ਸੇਵਾ ਭਗਤਿ ਨ ਹੋਈ ॥

Eaehaa Bhagath Sachae Sio Liv Laagai Bin Saevaa Bhagath N Hoee ||

This is devotional worship, that one loves the True Lord; without service, one cannot be a devotee.

ਗੁਜਰੀ ਅਸਟ (੩) (੧) ੭:੧ - ਗੁਰੂ ਗ੍ਰੰਥ ਸਾਹਿਬ : ਅੰਗ ੫੦੬ ਪੰ. ੧੨
Raag Goojree Guru Amar Das

ਜੀਵਤੁ ਮਰੈ ਤਾ ਸਬਦੁ ਬੀਚਾਰੈ ਤਾ ਸਚੁ ਪਾਵੈ ਕੋਈ ॥੭॥

Jeevath Marai Thaa Sabadh Beechaarai Thaa Sach Paavai Koee ||7||

If one remains dead while yet alive, he reflects upon the Shabad, and then, he obtains the True Lord.

॥7॥

ਗੁਜਰੀ ਅਸਟ (੩) (੧) ੭:੨ - ਗੁਰੂ ਗ੍ਰੰਥ ਸਾਹਿਬ : ਅੰਗ ੫੦੬ ਪੰ. ੧੨
Raag Goojree Guru Amar Das

ਮਾਇਆ ਕੈ ਅਰਥਿ ਬਹੁਤੁ ਲੋਕ ਨਾਚੇ ਕੇ ਵਿਰਲਾ ਤਤੁ ਬੀਚਾਰੀ ॥

Maaeiaa Kai Arathh Bahuth Lok Naachae Ko Viralaa Thath Beechaaree ||

So many people dance for the sake of Maya; how rare are those who contemplate reality.

ਗੁਜਰੀ ਅਸਟ (੩) (੧) ੮:੧ - ਗੁਰੂ ਗ੍ਰੰਥ ਸਾਹਿਬ : ਅੰਗ ੫੦੬ ਪੰ. ੧੩
Raag Goojree Guru Amar Das

ਗੁਰ ਪਰਸਾਦੀ ਸੋਈ ਜਨੁ ਪਾਏ ਜਿਨ ਕਉ ਕ੍ਰਿਪਾ ਤੁਮਾਰੀ ॥੮॥

Gur Parasaadhee Soee Jan Paaeeae Jin Ko Kirapaa Thumaaree ||8||

By Guru's Grace, that humble being obtains You, Lord, upon whom You show Mercy. ||8||

ਗੁਜਰੀ ਅਸਟ (੩) (੧) ੮:੨ - ਗੁਰੂ ਗ੍ਰੰਥ ਸਾਹਿਬ : ਅੰਗ ੫੦੬ ਪੰ. ੧੪
Raag Goojree Guru Amar Das

ਇਕੁ ਦਮੁ ਸਾਚਾ ਵੀਸਰੈ ਸਾ ਵੇਲਾ ਬਿਰਥਾ ਜਾਇ ॥

Eik Dham Saachaa Veearai Saa Vaelaa Birathhaa Jae ||

If I forget the True Lord, even for an instant, that time passes in vain.

ਗੁਜਰੀ ਅਸਟ (੩) (੧) ੯:੧ - ਗੁਰੂ ਗ੍ਰੰਥ ਸਾਹਿਬ : ਅੰਗ ੫੦੬ ਪੰ. ੧੪
Raag Goojree Guru Amar Das

ਸਾਹਿ ਸਾਹਿ ਸਦਾ ਸਮਾਲੀਐ ਆਪੇ ਬਖਸੇ ਕਰੇ ਰਜਾਇ ॥੯॥

Saahi Saahi Sadhaa Samaaleeai Aapae Bakhasae Karae Rajaae ||9||

With each and every breath, constantly remember the Lord; He Himself shall forgive you, according to His Will. ||9||

ਗੁਜਰੀ ਅਸਟ (੩) (੧) ੯:੨ - ਗੁਰੂ ਗ੍ਰੰਥ ਸਾਹਿਬ: ਅੰਗ ੫੦੬ ਪੰ. ੧੫

Raag Goojree Guru Amar Das

ਸੇਈ ਨਾਚਹਿ ਜੋ ਤੁਧੁ ਭਾਵਹਿ ਜਿ ਗੁਰਮੁਖਿ ਸਬਦੁ ਵੀਚਾਰੀ ॥

Saeee Naachehi Jo Thudhh Bhaavehi J Guramukh Sabadh Veechaaree ||

They alone dance, who are pleasing to Your Will, and who, as Gurmukhs, contemplate the Word of the Shabad.

ਗੁਜਰੀ ਅਸਟ (੩) (੧) ੧੦:੧ - ਗੁਰੂ ਗ੍ਰੰਥ ਸਾਹਿਬ: ਅੰਗ ੫੦੬ ਪੰ. ੧੫

Raag Goojree Guru Amar Das

ਕਹੁ ਨਾਨਕ ਸੇ ਸਹਜ ਸੁਖੁ ਪਾਵਹਿ ਜਿਨ ਕਉ ਨਦਰਿ ਤੁਮਾਰੀ ॥੧੦॥੧॥੬॥

Kahu Naanak Sae Sehaj Sukh Paavehi Jin Ko Nadhar Thumaaree ||10||1||6||

Says Nanak, they alone find celestial peace, whom You bless with Your Grace. ||10||1||6||

ਗੁਜਰੀ ਅਸਟ (੩) (੧) ੧੦:੨ - ਗੁਰੂ ਗ੍ਰੰਥ ਸਾਹਿਬ: ਅੰਗ ੫੦੬ ਪੰ. ੧੫

Raag Goojree Guru Amar Das

ਗੁਜਰੀ ਮਹਲਾ ੪ ਘਰੁ ੨

Goojaree Mehalaa 4 Ghar 2

Goojaree, Fourth Mehl, Second House:

ਗੁਜਰੀ ਅਸਟ (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੫੦੬

ੴ ਸਤਿਗੁਰ ਪ੍ਰਸਾਦਿ ॥

Ik Oankaar Sathigur Prasaadh ||

One Universal Creator God. By The Grace Of The True Guru:

ਗੁਜਰੀ ਅਸਟ (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੫੦੬

ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥

Har Bin Jeearaa Rehi N Sakai Jio Baalak Kheer Adhhaaree ||

Without the Lord, my soul cannot survive, like an infant without milk.

ਗੁਜਰੀ ਅਸਟ (੪) (੧) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੫੦੬ ਪੰ. ੧੭

Raag Goojree Guru Ram Das

ਅਗਮ ਅਗੋਚਰ ਪ੍ਰਭੁ ਗੁਰਮੁਖਿ ਪਾਈਐ ਅਪੁਨੇ ਸਤਿਗੁਰ ਕੈ ਬਲਿਹਾਰੀ ॥੧॥

Agam Agochar Prabh Guramukh Paaeeai Apunae Sathigur Kai Balihaaree ||1||

The inaccessible and incomprehensible Lord God is obtained by the Gurmukh; I am a sacrifice to my True Guru. ||1||

ਗੁਜਰੀ ਅਸਟ (੪) (੧) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੫੦੬ ਪੰ. ੧੭
Raag Goojree Guru Ram Das

ਮਨ ਰੇ ਹਰਿ ਕੀਰਤਿ ਤਰੁ ਤਾਰੀ ॥

Man Rae Har Keerath Thar Thaaree ||

O my mind, the Kirtan of the Lord's Praise is a boat to carry you across.

ਗੁਜਰੀ ਅਸਟ (੪) (੧) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੫੦੬ ਪੰ. ੧੮
Raag Goojree Guru Ram Das

ਗੁਰਮੁਖਿ ਨਾਮੁ ਅੰਮ੍ਰਿਤੁ ਜਲੁ ਪਾਈਐ ਜਿਨ ਕਉ ਕ੍ਰਿਪਾ ਤੁਮਾਰੀ ॥ ਰਹਾਉ ॥

Guramukh Naam Anmrith Jal Paaeeai Jin Ko Kirapaa Thumaaree || Rehaao ||

The Gurmukhs obtain the Ambrosial Water of the Naam, the Name of the Lord. You bless them with Your Grace. ||Pause||

ਗੁਜਰੀ ਅਸਟ (੪) (੧) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੫੦੬ ਪੰ. ੧੮
Raag Goojree Guru Ram Das